

 Print Page

Sri Guru Granth Sahib

Displaying 1127 of

ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥

Saach Rathae Sach Anmrith Jihavaa Mithhiaa Mail N Raaee ||

Those who are imbued with Truth - their tongues are tinged with Truth; they do not have even an iota of the filth of falsehood.

ਭੈਰਉ (ਮਃ ੧) (੬) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧

Raag Bhaira-o Guru Nanak Dev

ਨਿਰਮਲ ਨਾਮੁ ਅੰਮ੍ਰਿਤੁ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥

Niramal Naam Anmrith Ras Chaakhiaa Sabadh Rathae Path Paaee ||3||

They taste the sweet Ambrosial Nectar of the Immaculate Naam, the Name of the Lord; imbued with the Shabad, they are blessed with honor. ||3||

ਭੈਰਉ (ਮਃ ੧) (੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੨

Raag Bhaira-o Guru Nanak Dev

ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥

Gunee Gunee Mil Laahaa Paavas Guramukh Naam Vaddaaee ||

The virtuous meet with the virtuous, and earn the profit; as Gurmukh, they obtain the glorious greatness of the Naam.

ਭੈਰਉ (ਮਃ ੧) (੬) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੨

Raag Bhaira-o Guru Nanak Dev

ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥

Sagalae Dhookh Mittehi Gur Saevaa Naanak Naam Sakhaaee ||4||5||6||

All sorrows are erased, by serving the Guru; O Nanak, the Naam is our only Friend and Companion. ||4||5||6||

ਭੈਰਉ (ਮਃ ੧) (੬) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੩

Raag Bhaira-o Guru Nanak Dev

ਭੈਰਉ ਮਹਲਾ ੧ ॥

Bhairo Mehalaa 1 ||

Bhairao, First Mehl:

ਭੈਰਉ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੧੨੭

ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥

Hiradhai Naam Sarab Dhhan Dhhaaran Gur Parasaadhee Paaeeai ||

The Naam the Name of the Lord is the wealth and support of all; It is enshrined in the heart, by Guru's Grace.

ਭੈਰਉ (ਮਃ ੧) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੪

Raag Bhaira-o Guru Nanak Dev

ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥

Amar Padhaarathh Thae Kirathaarathh Sehaj Dhhiaan Liv Laaeeai ||1||

One who gathers this imperishable wealth is fulfilled, and through intuitive meditation, is lovingly focused on the Lord. ||1||

ਭੈਰਉ (ਮਃ ੧) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੪

Raag Bhaira-o Guru Nanak Dev

ਮਨ ਰੇ ਰਾਮ ਭਗਤਿ ਚਿਤੁ ਲਾਈਐ ॥

Man Rae Raam Bhagath Chith Laaeeai ||

O mortal, focus your consciousness on devotional worship of the Lord.

ਭੈਰਉ (ਮਃ ੧) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੫

Raag Bhaira-o Guru Nanak Dev

ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥

Guramukh Raam Naam Jap Hiradhai Sehaj Saethee Ghar Jaaeeai ||1|| Rehaao ||

As Gurmukh, meditate on the Name of the Lord in your heart, and you shall return to your home with intuitive ease. ||1||Pause||

ਭੈਰਉ (ਮਃ ੧) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੫

Raag Bhaira-o Guru Nanak Dev

ਭਰਮੁ ਭੇਦੁ ਭਉ ਕਬਹੁ ਨ ਛੁਟਸਿ ਆਵਤ ਜਾਤ ਨ ਜਾਨੀ ॥

Bharam Bhaedh Bho Kabahu N Shhootas Aavath Jaath N Jaanee ||

Doubt, separation and fear are never eradicated, and the mortal continues coming and going in reincarnation, as long as he does not know the Lord.

ਭੈਰਉ (ਮਃ ੧) (੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੬

Raag Bhaira-o Guru Nanak Dev

ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੁਬਿ ਮੁਏ ਬਿਨੁ ਪਾਨੀ ॥੨॥

Bin Har Naam Ko Mukath N Paavas Ddoob Mueae Bin Paanee ||2||

Without the Name of the Lord, no one is liberated; they drown and die without water. ||2||

ਭੈਰਉ (ਮਃ ੧) (੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੬

Raag Bhaira-o Guru Nanak Dev

ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥

Dhhandhhaa Karath Sagalee Path Khovas Bharam N Mittas Gavaaraa ||

Busy with his worldly affairs, all honor is lost; the ignorant one is not rid of his doubts.

ਭੈਰਉ (ਮਃ ੧) (੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੭

Raag Bhaira-o Guru Nanak Dev

ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥

Bin Gur Sabadh Mukath Nehee Kab Hee Andhhulae Dhhandhh Pasaaraa ||3||

Without the Word of the Guru's Shabad, the mortal is never liberated; he remains blindly entangled in the expanse of worldly affairs. ||3||

ਭੈਰਉ (ਮਃ ੧) (੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੮

Raag Bhaira-o Guru Nanak Dev

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥

Akul Niranjan Sio Man Maaniaa Man Hee Thae Man Mooaa ||

My mind is pleased and appeased with the Immaculate Lord, who has no ancestry. Through the mind itself, the mind is subdued.

ਭੈਰਉ (ਮਃ ੧) (੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੮

Raag Bhaira-o Guru Nanak Dev

ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥

Anthar Baahar Eaeko Jaaniaa Naanak Avar N Dhooaa ||4||6||7||

Deep within my being, and outside as well, I know only the One Lord. O Nanak, there is no other at all. ||4||6||7||

ਭੈਰਉ (ਮਃ ੧) (੭) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੯

Raag Bhaira-o Guru Nanak Dev

ਭੈਰਉ ਮਹਲਾ ੧ ॥

Bhairo Mehalaa 1 ||

Bhairao, First Mehl:

ਭੈਰਉ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੧੨੭

ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥

Jagan Hom Punh Thap Poojaa Dhaeh Dhukhee Nith Dhookh Sehai ||

You may give feasts, make burnt offerings, donate to charity, perform austere penance and worship, and endure pain and suffering in the body.

ਭੈਰਉ (ਮਃ ੧) (੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੦

Raag Bhaira-o Guru Nanak Dev

ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥

Raam Naam Bin Mukath N Paavas Mukath Naam Guramukh Lehai ||1||

But without the Lord's Name, liberation is not obtained. As Gurmukh, obtain the Naam and liberation. ||1||

ਭੈਰਉ (ਮਃ ੧) (੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੦

Raag Bhaira-o Guru Nanak Dev

ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥

Raam Naam Bin Birathhae Jag Janamaa ||

Without the Lord's Name, birth into the world is useless.

ਭੈਰਉ (ਮਃ ੧) (੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੧

Raag Bhaira-o Guru Nanak Dev

ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥

Bikh Khaavai Bikh Bolee Bolai Bin Naavai Nihafal Mar Bhramanaa ||1|| Rehaao ||

Without the Name, the mortal eats poison and speaks poisonous words; he dies fruitlessly, and wanders in reincarnation. ||1||Pause||

ਭੈਰਉ (ਮਃ ੧) (੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੧

Raag Bhaira-o Guru Nanak Dev

ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥

Pusathak Paath Biaakaran Vakhaanai Sandhhiaa Karam Thikaal Karai ||

The mortal may read scriptures, study grammar and say his prayers three times a day.

ਭੈਰਉ (ਮਃ ੧) (੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੨

Raag Bhaira-o Guru Nanak Dev

ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥

Bin Gur Sabadh Mukath Kehaa Praanee Raam Naam Bin Ourajh Marai ||2||

Without the Word of the Guru's Shabad, where is liberation, O mortal? Without the Lord's Name, the mortal is entangled and dies. ||2||

ਭੈਰਉ (ਮਃ ੧) (੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੩

Raag Bhaira-o Guru Nanak Dev

ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥

Ddandd Kamanddal Sikhaa Sooth Dhhothee Theerathh Gavan Ath Bhraman Karai ||

Walking sticks, begging bowls, hair tufts, sacred threads, loin cloths, pilgrimages to sacred shrines and wandering all around

ਭੈਰਉ (ਮਃ ੧) (੮) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੩

Raag Bhaira-o Guru Nanak Dev

ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥

Raam Naam Bin Saanth N Aavai Jap Har Har Naam S Paar Parai ||3||

- without the Lord's Name, peace and tranquility are not obtained. One who chants the Name of the Lord, Har, Har, crosses over to the other side. ||3||

ਭੈਰਉ (ਮਃ ੧) (੮) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੪

Raag Bhaira-o Guru Nanak Dev

ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥

Jattaa Mukatt Than Bhasam Lagaaee Basathr Shhodd Than Nagan Bhaeiaa ||

The mortal's hair may be matted and tangled upon his head, and he may smear his body with ashes; he may take off his clothes and go naked.

ਭੈਰਉ (ਮਃ ੧) (੮) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੫

Raag Bhaira-o Guru Nanak Dev

ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਧੈ ਭੇਖੁ ਭਇਆ ॥੪॥

Raam Naam Bin Thripath N Aavai Kirath Kai Baandhhai Bhaekh Bhaeiaa ||4||

But without the Lord's Name, he is not satisfied; he wears religious robes, but he is bound by the karma of the actions he committed in past lives. ||4||

ਭੈਰਉ (ਮਃ ੧) (੮) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੫

Raag Bhaira-o Guru Nanak Dev

ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥

Jaethae Jeea Janth Jal Thhal Meheeeal Jathr Kathr Thoo Sarab Jeeaa ||

As many beings and creatures as there are in the water, on the land and in the sky - wherever they are, You are with them all, O Lord.

ਭੈਰਉ (ਮਃ ੧) (੮) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੬

Raag Bhaira-o Guru Nanak Dev

ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥

Gur Parasaadh Raakh Lae Jan Ko Har Ras Naanak Jhol Peeaa ||5||7||8||

By Guru's Grace, please preserve Your humble servant; O Lord, Nanak stirs up this juice, and drinks it in. ||5||7||8||

ਭੈਰਉ (ਮਃ ੧) (੮) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੬

Raag Bhaira-o Guru Nanak Dev

ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧

Raag Bhairo Mehalaa 3 Choupadhae Ghar 1

Raag Bhairao, Third Mehl, Chaupadas, First House:

ਭੈਰਉ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੧੨੭

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਭੈਰਉ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੧੨੭

ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥

Jaath Kaa Garab N Kareeahu Koe ||

No one should be proud of his social class and status.

ਭੈਰਉ (ਮਃ ੩) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੯

Raag Bhaira-o Guru Amar Das

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥

Breham Bindhae So Braahaman Hoe ||1||

He alone is a Brahmin, who knows God. ||1||

ਭੈਰਉ (ਮਃ ੩) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੯

Raag Bhaira-o Guru Amar Das

ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥

Jaath Kaa Garab N Kar Moorakh Gavaara ||

Do not be proud of your social class and status, you ignorant fool!

ਭੈਰਉ (ਮਃ ੩) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੭ ਪੰ. ੧੯

Raag Bhaira-o Guru Amar Das